

PRESS NOTE

VIGILANCE BUREAU TO ASSIST DISTRICT ADMIN TO CONTAIN COVID-19

Vigilance officers instructed to keep check on hoarding, black marketing of essential goods

Chandigarh March 24 : The pandemic of COVID-19 has today emerged as biggest public health emergency of global concern. Government of Punjab, under leadership of Hon'ble Chief Minister Punjab, is taking all necessary steps including imposition of curfew to contain transmission of its dangerous virus.

Therefore, in view of prevailing situation, understanding the fact that district administration is hard pressed for resources, Chief Director, Vigilance Bureau BK Uppal has directed all vigilance bureau officers to tie up with district administration and district police and to offer all cooperation and assistance.

A spokesperson of Vigilance bureau revealed that acting on the directions of VB Chief Director, Vigilance Bureau SSPs have already written demi official letters to respective Deputy Commissioners and district police heads, offering them all their all assistance and cooperation.

Additionally, BK Uppal has also directed its officers to keep a check on hoarding or black marketing of essential goods and on intentional irregularities in implementing govt. measures against COVID-19. It is pertinent to mention that, Vigilance Bureau officials have already decided to contribute their one day salary to CM's Relief Fund.

ਪ੍ਰੈਸ ਨੋਟ

ਕਰੋਨਾ ਵਾਇਰਸ ਵਿਰੋਧੀ ਮੁਹਿੰਮ 'ਚ ਵਿਜੀਲੈਂਸ ਬਿਓਰੋ ਦੇਵੇਗੀ ਜ਼ਿਲਾ ਪ੍ਰਸ਼ਾਸਨ ਨੂੰ ਮੱਦਦ
ਵਿਜੀਲੈਂਸ ਰੱਖੇਗੀ ਜਰੂਰੀ ਚੀਜ਼ਾਂ ਭੰਡਾਰ ਕਰਨ ਤੇ ਮੁਨਾਫ਼ਖੇਰੀ ਕਰਨ ਵਾਲਿਆਂ 'ਤੇ ਕਰੜੀ ਨਜ਼ਰ

ਚੰਡੀਗੜ 24 ਮਾਰਚ : ਕੋਵਿਡ-19 (ਕਰੋਨਾ) ਵਾਇਰਸ ਦੀ ਮਹਾਂਮਾਰੀ ਅੱਜ ਵਿਸ਼ਵਵਿਆਪੀ ਚਿੰਤਾ ਦੀ ਸਭ ਤੋਂ ਵੱਡੀ ਜਨਤਕ ਸਿਹਤ ਸੰਕਟ ਵਜੋਂ ਸਾਹਮਣੇ ਆਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਖਤਰਨਾਕ ਵਾਇਰਸ ਨੂੰ ਅੱਗ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਉਣ ਸਮੇਤ ਸਾਰੇ ਜਰੂਰੀ ਕਦਮ ਚੁੱਕ ਰਹੀ ਹੈ ਜਿਸ ਦੀ ਸਭ ਪਾਸਿਓਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

ਮੁੱਖ ਡਾਇਰੈਕਟਰ, ਵਿਜੀਲੈਂਸ ਬਿਓਰੋ ਬੀ.ਕੇ. ਉੱਪਲ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਤੱਥ ਨੂੰ ਸਮਝਦਿਆਂ ਕਿ ਜ਼ਿਲਾ ਪ੍ਰਸ਼ਾਸਨ ਉਪਰ ਸੇਵਾਵਾਂ ਅਤੇ ਸਰੋਤ ਮੁਹੱਈਆ ਕਰਵਾਉਣ ਲਈ ਭਾਰੀ ਦਬਾਅ ਹੈ, ਬਿਓਰੋ ਦੇ ਸਾਰੇ ਅਧਿਕਾਰੀਆਂ ਨੂੰ ਜ਼ਿਲਾ ਪ੍ਰਸ਼ਾਸਨ ਅਤੇ ਜ਼ਿਲਾ ਪੁਲਿਸ ਨਾਲ ਤਾਲਮੇਲ ਰੱਖਣ ਅਤੇ ਹਰ ਤਰਾਂ ਦੇ ਸਹਿਯੋਗ ਅਤੇ ਸਹਾਇਤਾ ਦੀ ਪੇਸ਼ਕਸ਼ ਦੇਣ ਦਾ ਨਿਰਦੇਸ਼ ਦਿੱਤਾ ਹੈ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਿਓਰੋ ਦੇ ਚੀਫ਼ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਮਲ ਕਰਦਿਆਂ ਵਿਜੀਲੈਂਸ ਬਿਓਰੋ ਦੇ ਐਸਐਸਪੀਜ਼ ਨੇ ਪਹਿਲਾਂ ਹੀ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨੂੰ ਅਰਧ ਸਰਕਾਰੀ ਪੱਤਰ ਭੇਜ ਦਿੱਤੇ ਹਨ ਅਤੇ ਉਨ੍ਹਾਂ ਨੂੰ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੀ.ਕੇ. ਉੱਪਲ ਨੇ ਆਪਣੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਰੂਰੀ ਚੀਜ਼ਾਂ ਨੂੰ ਭੰਡਾਰ ਕਰਨ ਜਾਂ ਮੁਨਾਫ਼ਖੇਰੀ ਕਰਨ ਵਾਲਿਆਂ 'ਤੇ ਕਰੜੀ ਨਜ਼ਰ ਰੱਖਣ ਅਤੇ ਕਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਲਾਗੂ ਕਰਨ ਵਿਚ ਜਾਣਬੁੱਝ ਕੇ ਬੇਨਿਯਮੀਆਂ ਕਰਨ ਵਾਲਿਆਂ 'ਤੇ ਵੀ ਨਜ਼ਰ ਰੱਖਣ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਓਰੋ ਦੇ ਅਧਿਕਾਰੀ ਪਹਿਲਾਂ ਹੀ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਕਰ ਚੁੱਕੇ ਹਨ।
